

ਸਾਰਗ ਮਹਲਾ ੫ ॥ ਗੁਰ ਕੇ ਚਰਨ ਬਸੇ ਮਨ ਮੇਰੈ ॥ ਪੂਰਿ ਰਹਿਓ ਠਾਕੁਰੁ ਸਭ ਥਾਈ ਨਿਕਟਿ ਬਸੈ
ਸਭ ਨੇਰੈ ॥੧॥ ਰਹਾਉ ॥ ਬੰਧਨ ਤੋਰਿ ਰਾਮ ਲਿਵ ਲਾਈ ਸੰਤਸੰਗਿ ਬਨਿ ਆਈ ॥ ਜਨਮੁ ਪਦਾਰਥੁ
ਭਇਓ ਪੁਨੀਤਾ ਇਛਾ ਸਗਲ ਪੁਜਾਈ ॥੧॥ ਜਾ ਕਉ ਕ੍ਰਿਪਾ ਕਰਹੁ ਪ੍ਰਭ ਮੇਰੇ ਸੇ ਹਰਿ ਕਾ ਜਸੁ ਗਾਵੈ
॥ ਆਠ ਪਹਰ ਗੋਬਿੰਦ ਗੁਨ ਗਾਵੈ ਜਨੁ ਨਾਨਕੁ ਸਦ ਬਲਿ ਜਾਵੈ ॥੬੪॥੮੭॥ {ਪੰਨਾ 1221}

ਪਦਾਰਥ:- ਮਨ ਮੇਰੈ—ਮਨਿ ਮੇਰੈ, ਮੇਰੇ ਮਨ ਵਿਚ। ਪੂਰਿ ਰਹਿਓ—ਵਿਆਪਕ ਹੈ। ਠਾਕੁਰੁ—ਮਾਲਕ-ਪ੍ਰਭੂ।
ਨਿਕਟਿ—ਨੇੜੇ। ਸਭ ਨੇਰੈ—ਸਭਨਾਂ ਦੇ ਨੇੜੇ। 1। ਰਹਾਉ।

ਬੰਧਨ—ਮਾਇਆ ਦੇ ਮੋਹ ਦੀਆਂ ਫਾਹੀਆਂ। ਤੋਰਿ—ਤੋੜ ਕੇ। ਸੰਤ ਸੰਗਿ—ਗੁਰੂ ਨਾਲ। ਬਨਿ ਆਈ—ਪ੍ਰੀਤ
ਬਣੀ ਹੈ। ਜਨਮੁ ਪਦਾਰਥੁ—ਕੀਮਤੀ ਮਨੁੱਖਾ ਜਨਮ। ਪੁਨੀਤਾ—ਪਵਿੱਤਰ। ਇਛਾ ਸਗਲ—ਸਾਰੀਆਂ ਮਨੋ-
ਕਾਮਨਾਂ। ਪੁਜਾਈ—(ਗੁਰੂ ਨੇ) ਪੂਰੀਆਂ ਕਰ ਦਿੱਤੀਆਂ। 1।

ਜਾ ਕਉ—ਜਿਸ (ਮਨੁੱਖ) ਉੱਤੇ। ਪ੍ਰਭ—ਹੇ ਪ੍ਰਭੂ! ਜਸੁ—ਸਿਫਤਿ-ਸਾਲਾਹ। ਸਦ—ਸਦਾ। ਬਲਿ ਜਾਵੈ—
ਸਦਕੇ ਹੁੰਦਾ ਹੈ। 2।

ਅਰਥ:- ਹੇ ਭਾਈ! (ਜਦੋਂ ਦੇ) ਗੁਰੂ ਦੇ ਚਰਨ ਮੇਰੇ ਮਨ ਵਿਚ ਵੱਸ ਪਏ ਹਨ, (ਮੈਨੂੰ ਨਿਸਚਾ ਹੋ ਗਿਆ ਹੈ ਕਿ)
ਮਾਲਕ-ਪ੍ਰਭੂ ਸਭਨੀਂ ਥਾਈਂ ਵਿਆਪਕ ਹੈ, (ਮੇਰੇ) ਨੇੜੇ ਵੱਸ ਰਿਹਾ ਹੈ, ਸਭਨਾਂ ਦੇ ਨੇੜੇ ਵੱਸ ਰਿਹਾ ਹੈ। 1। ਰਹਾਉ।

ਹੇ ਭਾਈ! (ਜਦੋਂ ਤੋਂ) ਗੁਰੂ ਨਾਲ ਮੇਰਾ ਪਿਆਰ ਪਿਆ ਹੈ (ਉਸ ਨੇ ਮੇਰੇ ਮਾਇਆ ਦੇ ਮੋਹ ਦੇ) ਬੰਧਨ ਤੋੜ ਕੇ ਮੇਰੀ
ਸੁਰਤਿ ਪਰਮਾਤਮਾ ਨਾਲ ਜੋੜ ਦਿੱਤੀ ਹੈ, ਮੇਰਾ ਕੀਮਤੀ ਮਨੁੱਖਾ ਜਨਮ ਪਵਿੱਤਰ ਹੋ ਗਿਆ ਹੈ। (ਗੁਰੂ ਨੇ) ਮੇਰੀਆਂ
ਸਾਰੀਆਂ ਮਨੋ-ਕਾਮਨਾਂ ਪੂਰੀਆਂ ਕਰ ਦਿੱਤੀਆਂ ਹਨ। 1।

ਹੇ ਮੇਰੇ ਪ੍ਰਭੂ! ਤੂੰ ਜਿਸ ਮਨੁੱਖ ਉੱਤੇ ਮਿਹਰ ਕਰਦਾ ਹੈ, ਉਹ, ਹੇ ਹਰੀ! ਤੇਰੀ ਸਿਫਤਿ-ਸਾਲਾਹ ਦਾ ਗੀਤ ਗਾਂਦਾ
ਰਹਿੰਦਾ ਹੈ। ਹੇ ਭਾਈ! ਜਿਹੜਾ ਮਨੁੱਖ ਅੱਠੇ ਪਹਰ (ਹਰ ਵੇਲੇ) ਪਰਮਾਤਮਾ ਦੇ ਗੁਣ ਗਾਂਦਾ ਹੈ, ਦਾਸ ਨਾਨਕ ਉਸ
ਤੋਂ ਸਦਾ ਕੁਰਬਾਨ ਜਾਂਦਾ ਹੈ। 2। 64। 87।